

ਮਲਾਰ ॥

Malaar:

ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥

Please do not forget me; please do not forget me,

ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥

please do not forget me, O Lord. ||1||Pause||

ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਉਪਰਿ ਸਭ ਕੋਪਿਲਾ ॥

The temple priests have doubts about this, and everyone is furious with me.

ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥

Calling me low-caste and untouchable, they beat me and drove me out; what should I do now, O Beloved Father Lord? ||1||

ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥

If You liberate me after I am dead, no one will know that I am liberated.

ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥

These Pandits, these religious scholars, call me low-born; when they say this, they tarnish Your honor as well. ||2||

ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥

You are called kind and compassionate; the power of Your Arm is absolutely unrivalled.

ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥

The Lord turned the temple around to face Naam Dayv; He turned His back on the Brahmins. ||3||2||